



Punjab Government Gazette

Published by Authority

No. 47] CHANDIGARH, FRIDAY, NOVEMBER 22, 2024 (AGRAHAYANA 1, 1946 SAKA)

PART III

Notifications by High Court ; Labour Commissioner ; Advertisements ;

Director of Lotteries, Punjab and Notices, etc.

ਕਿਰਤ ਵਿਭਾਗ, ਪੰਜਾਬ

ਦਫਤਰ, ਕਿਰਤ ਕਮਿਸ਼ਨਰ, ਪੰਜਾਬ

ਅਧਿਸੂਚਨਾ

ਮਿਤੀ 19 ਨਵੰਬਰ, 2024

ਨੰ.ਵਲ/2024/17929.- ਕਿਉਂ ਜੋ ਉਦਯੋਗਿਕ ਵਿਵਾਦ ਐਕਟ, 1947 ਸੈਂਟਰਲ ਐਕਟ ਨੰ.14/1947 ਦੇ ਪਹਿਲੇ ਅਨੁਛੇਦ ਵਿੱਚ ਸੂਗਰ ਇੰਡਸਟਰੀਜ਼ ਨੂੰ ਖੰਡ ਬਣਾਉਣ, ਵੇਚਣ ਅਤੇ ਵਿਤਰਣ ਲਈ “ਫੂਡ ਸਟਾਫਸ” ਨੂੰ ਲੋਕ ਉਪਯੋਗੀ ਸੇਵਾ ਘੋਸ਼ਿਤ ਕੀਤਾ ਹੋਇਆ ਹੈ।

2. ਜਿਵੇਂ ਕਿ ਲੋਕ ਹਿੱਤ ਵਿੱਚ ਸੂਗਰ ਇੰਡਸਟਰੀਜ਼ ਵੱਲੋਂ ਖੰਡ ਬਣਾਉਣ ਨੂੰ ਉਕਤ ਐਕਟ ਦੇ ਮੰਤਵ ਲਈ ਲੋਕ ਉਪਯੋਗੀ ਸੇਵਾ ਘੋਸ਼ਿਤ ਕਰਨ ਦੀ ਜ਼ਰੂਰਤ ਹੈ।

3. ਹੁਣ ਇਸ ਲਈ ਉਦਯੋਗਿਕ ਵਿਵਾਦ ਐਕਟ, 1947 ਦੀ ਧਾਰਾ-2 ਦੇ ਖੰਡ (ਐਨ) ਦੇ ਉਪ ਖੰਡ (vi) ਅਧੀਨ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਨੰ.ਐਸ.ਐਸ.ਓ.88/14/1947/ਐਸ-39/2012 ਮਿਤੀ 26.10.2012 ਰਾਹੀਂ ਦਿੱਤੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਉਕਤ ਐਕਟ ਦੇ ਮੰਤਵ ਅਨੁਸਾਰ ਸੂਗਰ ਇੰਡਸਟਰੀਜ਼ ਨੂੰ ਅਧਿਸੂਚਨਾ ਦੇ ਸਰਕਾਰੀ ਗਜ਼ਟ ਵਿੱਚ ਛੱਪਣ ਦੀ ਮਿਤੀ ਤੋਂ ਅਗਲੇ 6 ਮਹੀਨਿਆਂ ਲਈ ਲੋਕ ਉਪਯੋਗੀ ਸੇਵਾ ਕਰਾਰ ਦਿੰਦੀ ਹੈ।

ਮੋਨਾ ਪੁਰੀ,

ਵਧੀਕ ਕਿਰਤ ਕਮਿਸ਼ਨਰ, ਪੰਜਾਬ।

ਮਿਤੀ 19 ਨਵੰਬਰ, 2024